

30 ਜੁਲਾਈ, 2018

ਸਿਟੀ ਆਫ ਬ੍ਰੈਂਪਟਨ ਵਿੱਚ ਸਿਵਿਕ ਹੋਲੀਡੇ

ਸੋਮਵਾਰ, 6 ਅਗਸਤ ਨੂੰ ਸਿਵਿਕ ਹੋਲੀਡੇ ਕਾਰਨ ਬ੍ਰੈਂਪਟਨ ਸਿਟੀ ਹਾਲ ਬੰਦ ਰਹੇਗਾ। ਕਈ ਸਿਟੀ ਸੇਵਾਵਾਂ ਉਪਲਬਧ ਨਹੀਂ ਰਹਿਣਗੀਆਂ ਜਾਂ ਘਟਾਏ ਗਏ ਸੇਵਾ ਪੱਧਰਾਂ ਦੇ ਹੇਠ ਕੰਮ ਕਰਨਗੀਆਂ। ਨਿਵਾਸੀ ਇਸ ਸਮੇਂ ਦੌਰਾਨ ਵਿਅਕਤੀਗਤ ਤੌਰ 'ਤੇ ਵਿਆਹ ਦੇ ਲਸੰਸਾਂ ਲਈ ਦਰਖਾਸਤ ਨਹੀਂ ਦੇ ਸਕਣਗੇ, ਪਾਰਕਿੰਗ ਦੇ ਜੁਰਮਾਨਿਆਂ ਦਾ ਭੁਗਤਾਨ ਨਹੀਂ ਕਰ ਸਕਣਗੇ ਜਾਂ ਬਿਲਡਿੰਗ ਪਰਮਿਟ ਲਈ ਦਰਖਾਸਤ ਨਹੀਂ ਦੇ ਸਕਣਗੇ। ਔਨਲਾਈਨ ਵਿਕਲਪਾਂ ਲਈ, ਕਿਰਪਾ ਕਰਕੇ www.brampton.ca 'ਤੇ ਜਾਓ।

ਕਈ ਸੇਵਾਵਾਂ ਸਧਾਰਨ ਢੰਗ ਨਾਲ ਕੰਮ ਕਰਨਾ ਜਾਰੀ ਰੱਖਣਗੀਆਂ, ਜਿਨ੍ਹਾਂ ਵਿੱਚ ਸ਼ਾਮਲ ਹਨ: ਫਾਇਰ ਐਂਡ ਐਮਰਜੈਂਸੀ (ਐਂਗ ਅਤੇ ਸੰਕਟਕਾਲ) ਸੇਵਾਵਾਂ ਅਤੇ ਬਾਇ-ਲਾਅ ਐਨਫੋਰਸਮੈਂਟ (ਉਪ-ਕਾਨੂੰਨ ਲਾਗੂਕਰਣ)। ਸਿਟੀ ਆਫ ਬ੍ਰੈਂਪਟਨ ਦੀਆਂ ਸੇਵਾਵਾਂ ਵਿੱਚ ਸਾਰੀਆਂ ਤਬਦੀਲੀਆਂ ਅਤੇ ਬੰਦ ਹੋਣ ਬਾਰੇ ਹੋਰ ਜਾਣਕਾਰੀ ਲਈ, ਕਿਰਪਾ ਕਰਕੇ 311 'ਤੇ ਕਾਲ ਕਰੋ ਜਾਂ www.brampton.ca 'ਤੇ ਜਾਓ।

ਸਿਵਿਕ ਹੋਲੀਡੇ ਵੀਕੈਂਡ ਲਈ ਬ੍ਰੈਂਪਟਨ ਟ੍ਰਾਂਜ਼ਿਟ ਦਾ ਕਾਰਜਕ੍ਰਮ ਇਸ ਤਰ੍ਹਾਂ ਹੋਵੇਗਾ:

- ਸ਼ੁੱਕਰਵਾਰ, 3 ਅਗਸਤ: ਨਿਯਮਿਤ ਹਫਤੇ ਦੀ ਕਾਰਜ ਦਿਨ ਵਾਲੀ ਸੇਵਾ
- ਸ਼ਨੀਵਾਰ, 4 ਅਗਸਤ: ਨਿਯਮਿਤ ਸ਼ਨੀਵਾਰ ਵਾਲੀ ਸੇਵਾ
- ਐਤਵਾਰ, 5 ਅਗਸਤ: ਨਿਯਮਿਤ ਐਤਵਾਰ ਵਾਲੀ ਸੇਵਾ
- ਸੋਮਵਾਰ, 6 ਅਗਸਤ: ਐਤਵਾਰ/ਛੁੱਟੀ ਵਾਲੀ ਸੇਵਾ

ਟ੍ਰਾਂਜ਼ਿਟ ਸਟੋਰ ਸੋਮਵਾਰ, 6 ਅਗਸਤ ਨੂੰ ਬੰਦ ਰਹਿਣਗੇ।

ਰੂਟਾਂ ਅਤੇ ਸਮਾਂ ਸਾਰਨੀ ਬਾਰੇ ਜਾਣਕਾਰੀ ਲਈ, 905.874.2999 'ਤੇ ਕਾਲ ਕਰੋ ਜਾਂ www.bramptontransit.com 'ਤੇ ਜਾਓ ਅਤੇ ਅਸਲ ਸਮੇਂ ਵਿੱਚ ਬੱਸ ਬਾਰੇ ਜਾਣਕਾਰੀ ਲਈ ਆਪਣੀ ਮੋਬਾਈਲ ਡਿਵਾਈਸ ਦੇ ਨਾਲ www.nextride.brampton.ca 'ਤੇ ਜਾਓ।

ਪਾਰਕਸ ਅਤੇ ਰੇਕ੍ਰੀਏਸ਼ਨ

ਜ਼ਿਆਦਾਤਰ ਰੇਕ੍ਰੀਏਸ਼ਨ ਫੈਸਿਲਿਟੀਜ਼ (ਕੇਂਦਰ) ਸਿਵਿਕ ਹੋਲੀਡੇ ਵਾਲੇ ਵੀਕੈਂਡ ਦੌਰਾਨ ਖੁੱਲ੍ਹੀਆਂ ਰਹਿਣਗੀਆਂ। ਪ੍ਰੋਗਰਾਮ ਦੇ ਕਾਰਜਕਰਮਾਂ ਦੀ ਪੁਸ਼ਟੀ ਕਰਨ ਲਈ ਕਿਰਪਾ ਕਰਕੇ ਆਪਣੇ ਸਥਾਨਕ ਰੇਕ੍ਰੀਏਸ਼ਨ ਕੇਂਦਰ ਨੂੰ ਫੋਨ ਕਰੋ, 311 'ਤੇ ਕਾਲ ਕਰੋ ਜਾਂ www.brampton.ca 'ਤੇ ਜਾਓ।

ਸਿਟੀ ਦਾ ਰੇਕ੍ਰੀਏਸ਼ਨ ਐਡਮਿਨਿਸਟ੍ਰੇਸ਼ਨ ਆਫਿਸ (Recreation Administration Office) ਸੋਮਵਾਰ, 6 ਅਗਸਤ ਨੂੰ ਬੰਦ ਰਹੇਗਾ।

ਬ੍ਰੈਂਪਟਨ ਲਾਇਬ੍ਰੇਰੀ

ਬ੍ਰੈਂਪਟਨ ਵਿੱਚ ਸਾਰੀਆਂ ਲਾਇਬ੍ਰੇਰੀ ਖ਼ਾਨਿਆਂ (ਸਿਵਿਕ ਸੈਂਟਰ (Civic Centre) ਵਿੱਚ ਚਿੰਗੂਕੂਜ਼ੀ (Chinguacousy), ਸਿਰਿਲ ਕਲਾਰਕ (Cyril Clark), ਫੋਰ ਕੋਰਨਰਸ (Four Corners), ਗੋਰ ਮੈਡੋਜ਼ (Gore Meadows), ਮਾਊਂਟ ਪਲੈਜੈਂਟ ਵਿਲੇਜ (Mount Pleasant Village), ਸਪ੍ਰਿੰਗਡੇਲ (Springdale) ਅਤੇ ਸਾਊਥ ਫਲੈਚਰਸ (South Fletcher's)) ਨੂੰ ਸੋਮਵਾਰ, 6 ਅਗਸਤ ਨੂੰ ਬੰਦ ਰਹਿਣਗੀਆਂ। ਹੋਰ ਜਾਣਕਾਰੀ ਲਈ, 905.793.4636 ਜਾਂ 311 'ਤੇ ਕਾਲ ਕਰੋ, ਜਾਂ www.bramptonlibrary.com 'ਤੇ ਜਾਓ।

ਪਟਾਕਿਆਂ ਤੋਂ ਸੁਰੱਖਿਆ

ਸਿਵਿਕ ਹੋਲੀਡੇ ਵਾਲੇ ਦਿਨ ਸਿਟੀ ਆਫ ਬ੍ਰੈਮਪਟਨ ਦੇ ਦੁਆਰਾ ਪਟਾਕਿਆਂ ਦਾ ਕੋਈ ਪ੍ਰੋਗਰਾਮ ਆਯੋਜਿਤ ਨਹੀਂ ਕੀਤਾ ਗਿਆ ਹੈ।

ਸਿਵਿਕ ਹੋਲੀਡੇ ਸਾਲ ਦੇ ਉਹਨਾਂ ਚਾਰ ਦਿਨਾਂ ਵਿੱਚੋਂ ਇੱਕ ਨਹੀਂ ਹੈ, ਜਦੋਂ ਸਿਟੀ ਆਫ ਬ੍ਰੈਮਪਟਨ ਵਿੱਚ ਨਿੱਜੀ ਪਟਾਕਿਆਂ ਦੀ ਇਜਾਜ਼ਤ ਹੁੰਦੀ ਹੈ। ਹੋਰ ਜਾਣਕਾਰੀ ਲਈ, 311 'ਤੇ ਕਾਲ ਕਰੋ ਜਾਂ www.brampton.ca/bylaws 'ਤੇ ਜਾਓ।